



# Punjab Government Gazette

Published by Authority

No.7]

CHANDIGARH, FRIDAY, FEBRUARY 14, 2025 (MAGHA 25, 1946 SAKA)

## PART I

### Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

ਇਮਾਰਤਾਂ ਤੇ ਸੜਕਾਂ-1 ਸ਼ਾਖਾ

ਅਧਿਸੂਚਨਾ

ਮਿਤੀ 31 ਦਸੰਬਰ, 2024

ਨੰ: PWD-BR105/43/2024-1BR1/1298.- ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.12.2024 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਅਧਿਕਾਰੀ ਦਾ ਨਾਮ ਸਰਵ ਸ਼੍ਰੀ	ਰਿਟਾਇਰਮੈਂਟ ਦੀ ਮਿਤੀ	ਵਿਸ਼ੇਸ਼ ਕਥਨ
ਇੰਦਰਜੀਤ ਸਿੰਘ ਪੁੱਤਰ ਸ਼੍ਰੀ ਮੋਹਨ ਸਿੰਘ, ਨਿਗਰਾਨ ਇੰਜੀਨੀਅਰ	31.12.2024	58 ਸਾਲ ਦੀ ਉਮਰ ਪੂਰੀ ਹੋਣ ਉਪਰੰਤ

2. ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਜੇਕਰ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਅਧਿਕਾਰੀ ਵਿਰੁੱਧ ਹਰਸ਼ਾ-ਛੀਨਾ ਤੋਂ ਫਤਿਹਗੜ੍ਹ ਚੂੜੀਆਂ ਸੜਕ ਦੇ ਮਾਮਲੇ ਵਿਚ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ, 1970 ਦੇ ਨਿਯਮ 8 ਅਧੀਨ ਪੱਤਰ ਨੰ: 12/14/2022-2ੲੲੳੳ(ੲੲੳੳ1)/4078-79 ਮਿਤੀ 11.06.2023 ਰਾਹੀਂ ਚੱਲ ਰਹੀ ਵਿਭਾਗੀ ਕਾਰਵਾਈ ਤੇ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਕੇਸ ਵਿਚ ਹੋਣ ਵਾਲੇ ਫੈਸਲੇ ਦੇ ਸਨਮੁੱਖ ਲੋੜੀਂਦੀ ਕਾਰਵਾਈ ਕਰਨ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ।

4. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਮਿਤੀ 31 ਦਸੰਬਰ, 2024

ਰਵੀ ਭਗਤ, ਆਈ.ਏ.ਐਸ.,

ਸਕੱਤਰ, ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ (ਭ ਤੇ ਮ)